

ਬਿਤਾਂ, ਵਾਰ, ਸੰਗਰਾਦ, ਦਿਨ ਦਿਹਾਰ

ਬਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ
ਆਪੇ ਜਾਣੈ ਸੋਈ ॥ (੪-੫)

ਰਾਤੀ ਰੁਤੀ ਬਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ
ਬਾਪਿ ਰਖੀ ਧਰਮ ਸਾਲ ॥ (੨)

ਸਲੋਕ ਮ: ੫ ॥ ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ
ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥ (੩੧੯)

ਬਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਬਿਤੀ ਵਾਰ
ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਬਿਤੀ ਵਾਰ
ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੨॥ (੮੪੩)

ਆਪੇ ਪੂਰਾ ਕਰੇ ਸੁ ਹੋਇ ॥ ਏਹਿ ਬਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥

ਬਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂੜੈ ਸੋੜੀ ਪਾਇ ॥ ਇਕਤੁ
ਨਾਮਿ ਸਦਾ ਰਹਿਆ ਸਮਾਇ ॥੧੦॥੨॥ (੮੪੩)

ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ
ਕਿਰਪਾ ਕਰਹੁ ਹਰੇ ॥੧੪॥੧॥ (੧੩੯)